

ਮਲਾਰ ਮਹਲਾ ੩ ॥ ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥  
 ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥ ੧॥ ਪ੍ਰਾਣੀ  
 ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥  
 ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ  
 ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥ ੨॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥  
 ਬਿਨੁ ਗੁਰ ਭਰਮਿ ਭੁਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ  
 ਦੁਖੁ ਪਾਇਆ ॥੩॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ  
 ਹਜੂਰਿ ਹਰਿ ਵੇਪਰਵਾਹਾ ॥ ਨਾਨਕ ਗੁਰਮੁਖਿ ਨਾਮਿ ਸਮਾਹਾ ॥੧੨॥੧੧॥ {ਪੰਨਾ 1261}

ਪਦ ਅਰਥ:- ਭ੍ਰਮਿ—ਭਟਕ ਕੇ। ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਭ੍ਰਮਿ ਭ੍ਰਮਿ ਭਰਮਾਈ—  
 ਸਦਾ ਹੀ ਭਟਕਦਾ ਫਿਰਦਾ ਹੈ। ਨਿਤ—ਸਦਾ। ਪਤਿ—ਇੱਜ਼ਤ। ਕਾਣਿ—ਮੁਥਾਜੀ। ਪਾਈ—ਲੱਭ ਲਿਆ।1।

ਪ੍ਰਾਣੀ—ਹੇ ਪ੍ਰਾਣੀ! ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਜਨਮੁ ਪਦਾਰਥੁ—ਕੀਮਤੀ ਮਨੁੱਖਾ ਜਨਮ। ਦੁਬਿਧਾ—ਦੁ-  
 ਚਿੱਤਾ-ਪਨ, ਮੇਰ-ਤੇਰ। ਬਦਲੈ—ਵੱਟੋ ਵਿਚ।1। ਰਹਾਉ।

ਕਰਿ—ਕਰ ਕੇ। ਕਿਰਪਾ—ਮਿਹਰ ਕਰਕੇ, (ਪ੍ਰਭੂ ਦੀ) ਮਿਹਰ ਨਾਲ। ਉਰਿ—ਹਿਰਦੇ ਵਿਚ। ਭਵਜਲੁ—  
 ਸੰਸਾਰ-ਸਮੁੰਦਰ। ਸਬਦਿ—ਸ਼ਬਦ ਦੀ ਰਾਹੀਂ। ਦਰਿ ਸਾਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰੁ—  
 ਸੁਰਖਰੂ।2।

ਕਰਮ—(ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ ਧਾਰਮਿਕ) ਕਰਮ। ਭੁਲੇ—ਕੁਰਾਹੇ ਪਏ ਰਹੇ। ਦੂਜੈ ਭਾਇ—ਮਾਇਆ  
 ਦੇ ਮੋਹ, (ਪ੍ਰਭੂ ਤੋਂ ਬਿਨਾ ਕਿਸੇ) ਹੋਰ ਦੇ ਪਿਆਰ ਵਿਚ।3।

ਅਗਮ—ਅਪਹੁੰਚ। ਸਬਦਿ—ਸ਼ਬਦ ਦੀ ਰਾਹੀਂ। ਸਚੁ ਲਾਹਾ—ਸਦਾ ਟਿਕੇ ਰਹਿਣ ਵਾਲਾ ਲਾਭ। ਨਾਮਿ—ਨਾਮ  
 ਵਿਚ।4।

ਅਰਥ:- ਹੇ ਪ੍ਰਾਣੀ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। (ਜਿਸ ਮਨੁੱਖ ਨੇ ਆਪਣਾ)  
 ਕੀਮਤੀ (ਮਨੁੱਖਾ) ਜਨਮ ਮਾਇਆ ਵਾਲੀ ਭਟਕਣਾ ਵਿਚ ਗਵਾ ਲਿਆ, ਉਸ ਦਾ ਇਹ ਜਨਮ ਕੌਡੀਆਂ ਦੇ ਭਾ ਹੀ  
 ਚਲਾ ਜਾਂਦਾ ਹੈ।1। ਰਹਾਉ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਭਟਕਦਾ ਹੀ ਰਹਿੰਦਾ ਹੈ, ਉਸ ਨੂੰ (ਆਤਮਕ) ਮੌਤ  
 ਮਾਰ ਲੈਂਦੀ ਹੈ, ਉਹ ਸਦਾ ਆਪਣੀ ਇੱਜ਼ਤ ਗਵਾਂਦਾ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ  
 ਜਮਾਂ ਦੀ ਮੁਥਾਜੀ ਮੁਕਾ ਲੈਂਦਾ ਹੈ (ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ), ਉਸ ਨੂੰ ਹਰੀ-ਪ੍ਰਭੂ ਮਿਲ ਪੈਂਦਾ ਹੈ,  
 ਉਹ ਮਨੁੱਖ ਪਰਮਾਤਮਾ ਦਾ ਮਹਲ ਪਰਮਾਤਮਾ ਦਾ ਘਰ ਲੱਭ ਲੈਂਦਾ ਹੈ।1।

ਹੇ ਭਾਈ! ਪ੍ਰਭੂ ਦੀ ਮਿਹਰ ਨਾਲ ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ ਹਿਰਦੇ ਵਿਚ) ਪ੍ਰਭੂ ਨਾਲ ਪਿਆਰ ਬਣ ਜਾਂਦਾ ਹੈ,  
 ਉਸ ਦੇ ਅੰਦਰ ਪ੍ਰਭੂ ਦੀ ਭਗਤੀ ਪੈਦਾ ਹੁੰਦੀ ਹੈ, ਉਹ ਮਨੁੱਖ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਧਾਰਨ ਕਰ ਲੈਂਦਾ ਹੈ।  
 ਪ੍ਰਭੂ ਉਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ  
 ਤੇ ਸੁਰਖਰੂ ਦਿੱਸਦਾ ਹੈ।2।

ਹੇ ਭਾਈ! (ਜਿਹੜਾ ਮਨੁੱਖ ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ ਧਾਰਮਿਕ) ਕਰਮ ਕਰਦਾ ਫਿਰਦਾ ਹੈ ਪਰ ਗੁਰੂ ਦੀ  
 ਸਰਨ ਨਹੀਂ ਪੈਂਦਾ, ਉਹ ਮਨੁੱਖ ਗੁਰੂ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ। ਉਹ

ਮਨੁੱਖ ਆਪਣੇ ਅੰਦਰ ਹਉਮੈ ਮਮਤਾ ਅਤੇ ਮੋਹ ਨੂੰ ਵਧਾਈ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਪਿਆਰ ਵਿਚ (ਫਸ ਕੇ ਸਦਾ) ਦੁੱਖ ਹੀ ਸਹਾਰਦਾ ਹੈ।<sup>3</sup>

ਪਰ, ਹੇ ਭਾਈ! ਅਪਹੁੰਚ ਅਤੇ ਅਥਾਹ ਕਰਤਾਰ ਆਪ ਹੀ (ਇਹ ਸਾਰੀ ਖੇਡ ਰਿਹਾ ਹੈ)। ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦਾ ਨਾਮ) ਜਪਣਾ ਚਾਹੀਦਾ ਹੈ—ਇਹੀ ਹੈ ਸਦਾ ਕਾਇਮ ਰਹਿਣ ਵਾਲਾ ਲਾਭ। ਹੇ ਭਾਈ! ਉਹ ਕਰਤਾਰ ਹਰ ਥਾਂ ਹਾਜ਼ਰ-ਨਾਜ਼ਰ ਹੈ ਅਤੇ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਹੀ ਉਸ ਦੇ ਨਾਮ ਵਿਚ ਲੀਨਤਾ ਹੋ ਸਕਦੀ ਹੈ।<sup>4</sup>।2।11।